

ਆਸਾ ਮਹਲਾ ੫ ॥

Aasaa, Fifth Mehl:

ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥

In the Love of God, eternal peace is obtained.

ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥

In the Love of God, one is not touched by pain.

ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥

In the Love of God, the filth of ego is washed away.

ਪ੍ਰਭ ਕੀ ਪ੍ਰੀਤਿ ਸਦ ਨਿਰਮਲੁ ਹੋਇ ॥੧॥

In the Love of God, one becomes forever immaculate. ||1||

ਸੁਨਹੁ ਮੀਤ ਐਸਾ ਪ੍ਰੇਮੁ ਪਿਆਰੁ ॥

Listen, O friend: show such love and affection to God,

ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥

the Support of the soul, the breath of life, of each and every heart.

||1||Pause||

ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨੁ ॥

In the Love of God, all treasures are obtained.

ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲੁ ਨਾਮੁ ॥

In the Love of God, the Immaculate Naam fills the heart.

ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤੁ ॥

In the Love of God, one is eternally embellished.

ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤੁ ॥੨॥

In the Love of God, all anxiety is ended. ||2||

ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥

In the Love of God, one crosses over this terrible world-ocean.

ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥

In the Love of God, one does not fear death.

ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥

In the Love of God, all are saved.

ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥

The Love of God shall go along with you. ||3||

ਆਪਹੁ ਕੋਈ ਮਿਲੈ ਨ ਭੁਲੈ ॥

By himself, no one is united, and no one goes astray.

ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੁਲੈ ॥

One who is blessed by God's Mercy, joins the Saadh Sangat, the Company of the Holy.

ਕਹੁ ਨਾਨਕ ਤੇਰੈ ਕੁਰਬਾਣੁ ॥

Says Nanak, I am a sacrifice to You.

ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥

O God, You are the Support and the Strength of the Saints. ||4||34||85||